



Punjab Government Gazette

EXTRAORDINARY

Published by Authority

CHANDIGARH, MONDAY, JUNE 12, 2023 (JYAISTHA 22, 1945 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਸਥਾਨਕ ਸਰਕਾਰ-1 ਸ਼ਾਖਾ)

ਅਧਿਸੂਚਨਾ

ਮਿਤੀ 12 ਜੂਨ, 2023

ਨੰ: 06/07/2023-4ਸਸ1/578.—ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8 ਦੇ ਉਪਬੰਧਾਂ ਅਨੁਸਾਰ ਅਤੇ ਡੀਲਿਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪਲ ਕਾਰਪੋਰੇਸ਼ਨ ਆਰਡਰ, 1995 ਦੇ ਕਲਾਜ 7 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿੱਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਣਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਜਲੰਧਰ ਜਿਲ੍ਹਾ ਜਲੰਧਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉੱਤੇ ਸਮੇਤ ਇਤਰਾਜ਼ਾਂ / ਸੂਝਾਵਾਂ ਤੇ ਵਿਚਾਰ ਕੀਤਾ ਜਾਵੇਗਾ। ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀ ਵਿਅਕਤੀ ਵੱਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੋਂ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਜੀ ਨੂੰ ਕਮਿਸ਼ਨਰ, ਨਗਰ ਨਿਗਮ, ਜਲੰਧਰ ਜੀ ਰਾਹੀਂ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਨਿਗਮ, ਜਲੰਧਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਜਲੰਧਰ ਨੂੰ 85 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੋਂ 57 ਬਰੈਕਟਾਂ ਅਤੇ ਸ਼ਬਦਾ ਵਿੱਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ,
2. ਇਸਤਰੀ ਮੈਂਬਰਾਂ ਲਈ ਰਾਖਵਾਂ,
3. ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ, ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਨਿਗਮ, ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਹਿਰ ਨਾਲ ਚੱਲਦੇ ਹੋਏ ਜੀ.ਟੀ. ਰੋਡ ਬਾਈਪਾਸ ਤੀਕ, ਫਿਰ ਬਾਈਪਾਸ ਨਾਲ ਚਲਦੇ ਹੋਏ ਰੋਡ ਨੂੰ ਪਾਰ ਕਰਦੇ ਹੋਏ ਗਲੀ ਮਸਲ ਮੇਜ਼ਿਕ ਜਿੰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿਤ ਪੇ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.ਐਸ. ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇ.ਐਸ.ਕੇ. ਰੋਡ ਲਾਈਨ ਆਫਿਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚਲਦੇ ਹੋਏ ਗਲੀ ਗਰੀਨ ਵਰਲਡ ਸੋਸਾਇਟੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਿਕਾਰ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਧੂ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਲਿਆਣੀ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਾਮੀ ਮੋਹਨ ਦਾਸ ਮਾਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਏ.ਜੇ. ਅਕੈਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚਾਵਲਾ ਗਿਫਟ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਲਸਾ ਆਟਾ ਚੌਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਕ ਇੰਗਲਿਸ਼ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਿਆ ਗਿਫਟ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਟੀਆ ਸ਼ਟਰਿੰਗ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵੀਨਸ ਵੈਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਨ ਤਾਰਾ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਨੀ ਮੋਬਾਇਲ ਹੱਥ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਦੀਪ ਮੋਬਾਇਲ ਪੁਆਇੰਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 2

ਨਹਿਰ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਬੁਲੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੁਲੰਦਪੁਰ ਪਲੇਅ ਗਰਾਊਂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁੰਡੀ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੰਘ ਟਰਾਂਸਪੋਰਟ ਕੰਪਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮਨੀਕ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਹਿਤ ਇਲੈਕਟ੍ਰੋਨਿਕਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਲੀਆ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸ਼ਟਰਿੰਗ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਵਿਕਾਸ ਮਾਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਂਡਲੈਸ ਫਿੱਟਨੈਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁੰਮਣ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ (ਰੇਰੂ ਚੌਕ) ਤੀਕ, ਫਿਰ ਉਕਤ ਬਾਈਪਾਸ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਬੁਲੰਦਪੁਰ ਰੋਡ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚਲਦੇ ਹੋਏ ਪਠਾਨਕੋਟ ਰੋਡ ਨੂੰ ਪਾਰਕ ਕਰਦੇ ਹੋਏ ਨਗਰ ਨਿਗਮ ਦੀ ਪੂਰਵੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਧੋਗੜੀ ਰੋਡ ਪਾਰ ਕਰਦੇ ਹੋਏ ਹਰਦੀਪ ਸ਼ਟਰਿੰਗ ਅਤੇ ਸੀਮੈਂਟ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਬਾਈਪਾਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਠਾਨਕੋਟ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਘੁੰਮਣ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਾਸ ਮਾਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸ਼ਟਰਿੰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਸਾਹਮਣੇ ਗਲੀ ਵਾਲੀਆ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਹਿਤ ਇਲੈਕਟ੍ਰੋਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮਨੀਕ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੰਘ ਟਰਾਂਸਪੋਰਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ

ਗਲੀ ਗੁਰਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੰਡੀ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੁਲੰਦਪੁਰ ਪਲੇਅ ਗਰਾਊਂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੁਲੰਦਪੁਰ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਹਰਦੀਪ ਸ਼ਟਰਿੰਗ ਸਟੋਰ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਪਾਰ ਕਰਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਜਿੰਦਰ ਨਿਊ ਫੈਸ਼ਨ ਗਾਰਮੈਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਟੁਰਨਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੋਮੋਪੈਥਿਕ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੀਨ ਆਈਲੈਟਸ ਇੰਸਟੀਚਿਊਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੈਟਰੋ ਹਸਪਤਾਲ ਦੇ ਨਾਲ ਗਲੀ ਤੀਕ ਅਤੇ ਉਕਤ ਨਾਲ ਚਲਦੇ ਹੋਏ ਸਾਹਮਣੇ ਹੁਸ਼ਿਆਰਪੁਰ ਰੋਡ (ਲੰਮਾ ਪਿੰਡ ਚੌਕ) ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਰਾਜ ਐਚ.ਪੀ. ਗੈਸ ਏਜੰਸੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਦੀਪ ਸ਼ਟਰਿੰਗ ਸਟੋਰ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੈਮਜੀ ਜਨਰਲ ਸਟੋਰ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨੰਗਲਸ਼ਾਮਾ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੱਧੇਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਕ੍ਰਿਸ਼ਨਾ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਰੀਲੀਅਮ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂਨੀਵਰਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਵਿਕ ਸੋਲੂਸ਼ਨ ਟਿਊਸ਼ਨ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਮਜੀ ਜਨਰਲ ਸਟੋਰ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 6

ਗੁਲਮਤਰਗ ਐਵੀਨਿਊ ਵਾਲੀ ਗਲੀ ਅਤੇ ਲੱਧੇਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੱਧੇਵਾਲੀ ਰੋਡ ਨਾਲ ਚਲਦੇ ਹੋਏ ਨੰਗਲ ਸ਼ਾਮਾ ਚੌਕ (ਹੁਸ਼ਿਆਰਪੁਰ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਕਬੀਰ ਐਂਡ ਕੰਪਨੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਆਰ. ਰੈਡੀਮੇਡ ਗਾਰਮੈਂਟ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨੰਗਲ ਸ਼ਾਮਾ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਟੋਟਲ ਹੈਲਥ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਨਿਊ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੱਧੇਵਾਲੀ ਰੋਡ ਚੌਕ ਨੂੰ ਪਾਰ ਕਰਦੇ ਹੋਏ ਗਲੀ ਨੰ: 1 ਡੋਮਿਨੋਜ਼ ਪੀਜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.ਕੇ ਇਲੈਕਟ੍ਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੱਖੀ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ. ਵਰਦਾਨ ਚੈਰੀਟੇਬਲ ਟਰੱਸਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਡਿਪਾਰਟਮੈਂਟ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਲਮਤਰਗ ਐਵੀਨਿਊ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਬਾਈਪਾਸ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸੈਮਜੀ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਵਿਕ ਸੋਲੂਸ਼ਨ ਟਿਊਸ਼ਨ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਯੂਨੀਵਰਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਟਰੀਲੀਅਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ

ਸ੍ਰੀ ਕ੍ਰਿਸ਼ਨਾ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੱਧੇਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਲਮੋਹਰ ਐਵੀਨਿਊ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੋਗਰਾ ਹੋਅਰ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਿਤ ਮੈਡੀਕੋਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਡੀ ਬਿਲਡਰਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਬਾਈਪਾਸ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਚੀਮਾ ਬੁਆਇਜ ਐਂਡ ਗਰਲਜ ਪੀ.ਜੀ. ਅਤੇ ਗਲੀ ਸੈਣੀ ਡਿਪਾਰਟਮੈਂਟ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਣੀ ਡਿਪਾਰਟਮੈਂਟਲ ਸਟੋਰ ਨਾਲ ਚੱਲਦੇ ਹੋਏ ਗਲੀ ਡਾ. ਵਰਦਾਨ ਚੈਰੀਟੇਬਲ ਟਰੱਸਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੱਖੀ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.ਕੇ. ਇਲੈਕਟ੍ਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਡੋਮੀਨੋਜ਼ ਪੀਜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਨਿਊ ਦਸ਼ਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਟਲ ਹੈਲਥ ਕਲੀਨਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੰਗਲ ਸ਼ਾਮਾ ਫਿਰਨੀ ਤੋਂ ਹੁੰਦੇ ਹੋਏ ਗਲੀ ਐਸ.ਆਰ. ਰੈਡੀਮੇਡ ਗਾਰਮੈਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਿਸਕਸ ਰੀਅਲ ਅਸਟੈਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਢਿਲਵਾਂ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਇੰਡੀਅਨ ਗੈਸ ਏਜੰਸੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਐਸੋਸੀਏਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਡੀਸ ਵਰਲਡ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਕੋਹਾ ਨੂੰ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਗਲੀ ਖੁਸ਼ਬੂ ਡਰੀਮ ਅਕੈਡਮੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੋਗਿੰਦਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਧ ਬਾਬਾ ਰਾਜਾ ਸਾਹਿਬ ਨਾਲ ਚਲਦੇ ਹੋਏ ਗਲੀ ਪ੍ਰੋਫੈਸਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਡਸ ਗਰੁਮਿੰਗ ਪਲੇਅ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੁਲ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੀਮਾ ਬੁਆਇਜ ਐਂਡ ਗਰਲਜ ਪੀ.ਜੀ. ਵਾਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਅੰਮ੍ਰਿਤਸਰ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਬਾਈਪਾਸ ਰੋਡ ਨਾਲ ਚਲਦੇ ਹੋਏ ਚੁਗਿੱਟੀ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸਾਹਮਣੇ ਫੌਜੀ ਦੇ ਢਾਬੇ (ਅਬਾਦੀ ਫਾਟਕ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਅਮਿਤ ਮੈਡੀਕੋਜ਼ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੀਮਾ ਬੁਆਇਜ ਐਂਡ ਗਰਲਜ ਪੀ.ਜੀ. ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੁਲ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਡਜ ਗਰੁਮਿੰਗ ਪਲੇਅ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੋਫੈਸਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਧ ਬਾਬਾ ਰਾਜਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਨਗਰ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ 56 ਹੈਲਥ ਫੂਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਵਨ ਕੈਟਰਰਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 10

ਗਲੀ ਕਬੀਰ ਐਂਡ ਕੰਪਨੀ ਅਤੇ ਨਗਰ ਨਿਗਮ ਦੀ ਪੂਰਵੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਵੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਫਗਵਾੜਾ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਗਵਾੜਾ ਰੇਲਵੇ ਲਾਈਨ ਪਾਰ ਕਰਦੇ ਹੋਏ ਹੁਸ਼ਿਆਰਪੁਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ

ਨਾਲ ਚਲਦੇ ਹੋਏ ਦੋਕੋਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਆਪਣਾ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੈਂਡ ਟਰੰਕ ਇੰਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਵਾਰਕਾ ਸਾਂਈ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਿਤ ਕੇ.ਐਮ. ਜੈਡ ਸੈਲੂਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਕੋਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪੋਸਟ ਆਫਿਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਂਕੇ ਬਿਹਾਰੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਰੀ ਸੋਲਰ ਸੋਲੂਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਢਿਲਵਾਂ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਿਕਸਨ ਰੀਅਲ ਅਸਟੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਬੀਰ ਐਂਡ ਕੰਪਨੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਇੰਡੀਅਨ ਗੈਸ ਏਜੰਸੀ ਅਤੇ ਢਿਲਵਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਢਿਲਵਾਂ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਫੈਂਸੀ ਕੁਲੈਕਸ਼ਨ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਰੀ ਸੋਲਰ ਸੋਲੂਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਂਕੇ ਬਿਹਾਰੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੋਸਟ ਆਫਿਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਕੋਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਿਤ ਕੇ.ਐਮ.ਜੈਡ ਸੈਲੂਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰੈਂਡ ਟਰੰਕ ਇੰਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਾਰਕਾ ਸਾਂਈ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਆਪਣਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਕੋਹਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਕੋਹਾ ਫਾਟਕ ਨੂੰ ਪਾਰ ਕਰਕੇ ਹੁਸ਼ਿਆਰਪੁਰ ਰੇਲਵੇ ਲਾਈਨ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਵਨ ਕੈਟਰਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗ੍ਰੀਲ 56 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਖੁਸ਼ਬੂ ਗਰੀਨ ਅਕੈਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਕੋਹਾ ਰੋਡ ਪਾਰ ਕਰਦੇ ਹੋਏ ਸਾਹਮਣੇ ਗਲੀ ਨੌਰਦਰਨ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਸਾਹਮਣੇ ਗਲੀ ਕਿਡੀਸ ਵਰਲਡ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਡੀਅਨ ਗੈਸ ਏਜੰਸੀ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਫਗਵਾੜਾ ਰੋਡ ਅਤੇ ਨਗਰ ਨਿਗਮ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਖਣੀ ਹੱਦ ਨਾਲ ਚਲਦੇ ਹੋਏ ਓਲਡ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਟ ਦੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਸਾਹਮਣੇ ਗਲੀ ਭਾਰਤ ਪੈਟਰੋਲ ਪੰਪ ਅਤੇ ਓਲਡ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਓਲਡ ਫਗਵਾੜਾ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸਾਹਮਣੇ ਜਲੰਧਰ ਕੈਂਟ ਬਾਈਪਾਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜਮਸ਼ੇਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਟ ਦੀ ਹੱਦ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਕੇਨਰਾ ਬੈਂਕ ਸੋਫੀ ਪਿੰਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਨੇਸ਼ ਫਰੈਸ਼ ਜੂਸ ਕਾਰਨਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੁੱਕੜ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਰਹਿਮਾਨਪੁਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫੈਸ਼ਨਿਕ ਸੈਲੂਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਸ਼ਨ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੰਗਲ ਕਰਾਰ ਖਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੋਪੜਾ ਆਟੋ ਮੋਬਾਈਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਆਯੁਰਵੈਦਿਕ ਡਿਸਪੈਨਸਰੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਟੂਰ ਐਂਡ ਟਰੈਵਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਭਾਰਤ ਪੈਟਰੋਲ ਪੰਪ ਤੀਕ, ਫਿਰ ਉਕਤ ਨਾਲ ਚਲਦੇ ਹੋਏ ਓਲਡ ਫਗਵਾੜਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਕੈਂਟ ਦੀ ਹੱਦ ਅਤੇ ਪੁਰਾਣਾ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣਾ ਫਗਵਾੜਾ ਰੋਡ ਨਾਲ ਚਲਦੇ ਹੋਏ ਸਾਹਮਣੇ ਭਾਰਤ ਪੈਟਰੋਲ ਪੰਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਤਿਲਕ ਰਾਜ ਟੂਰ ਐਂਡ ਟਰੈਵਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਆਟੋ ਮੋਬਾਈਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨੰਗਲ ਕਰਾਰ ਖਾਂ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਿਊਸਨ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸਿੰਘ ਸਭਾ ਪਿੰਡ ਰਹਿਮਾਨਪੁਰ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨੁੱਕੜ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਨੇਸ਼ ਫਰੈਸ਼ ਜੂਸ ਕੋਰਨਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਨਰਾ ਬੈਂਕ ਸੋਫੀ ਪਿੰਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਂਟ ਦੀ ਹੱਦ ਤੀਕ, ਫਿਰ ਕੈਂਟ ਦੀ ਹੱਦ ਨਾਲ ਚਲਦੇ ਹੋਏ ਪੁਰਾਣਾ ਫਗਵਾੜਾ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਜਮਸ਼ੇਰ ਰੋਡ ਅਤੇ ਜਲੰਧਰ ਕੈਂਟ ਬਾਈਪਾਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਕੈਂਟ ਬਾਈਪਾਸ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਜਲੰਧਰ ਕੈਂਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਆਈਲੈਟਸ ਟਰੇਨਿੰਗ ਸੈਂਟਰ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਅਤੇ ਕੈਂਟ ਦੀ ਹੱਦ ਨਾਲ ਚਲਦੇ ਹੋਏ ਜਮਸ਼ੇਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 16

ਗਲੀ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਅਤੇ ਮਾਤਾ ਚਿੰਤਪੂਰਨੀ ਮੰਦਿਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਮਾਤਾ ਚਿੰਤਪੂਰਨੀ ਮੰਦਿਰ ਰੋਡ ਨਾਲ ਚਲਦੇ ਹੋਏ ਗਲੀ ਦਰਬਾਰ ਸਾਂਈ ਪੀਰ ਵਾਰਿਸ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋ.ਕੋ.ਏ.ਸੀ.ਸੈ. ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਜੀਵਨ ਸਿੰਘ ਜੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਠ ਰਾਮਚੰਦ ਮੈਮੋਰੀਅਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਾ ਫਿਲਮ ਐਂਡ ਫੋਟੋਗ੍ਰਾਫੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਦੀਪ ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਂਟ ਦੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਕੈਂਟ ਰੋਡ (ਜਮਸ਼ੇਰ ਖਾਸ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਲਜੀਤ ਹੋਅਰ ਕਟਿੰਗ ਤੀਕ, ਫਿਰ ਉਕਤ ਨਾਲ ਚਲਦੇ ਹੋਏ ਹਰਕੀਰਤ ਫਿਲਿੰਗ ਸਟੇਸ਼ਨ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸਟੇਟ ਬੈਂਕ ਆਫ ਇੰਡੀਆ ਏ.ਟੀ.ਐਮ. ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀ ਬਿਊਟੀ ਗਰੇਸ (ਗਲੀ ਨੰ: 2) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਕੈਂਟ ਰੋਡ (ਐਨ.ਸੀ.ਸੀ.) ਨਾਲ ਚਲਦੇ ਹੋਏ ਗਲੀ ਸਟੈਂਪ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਰਵਿਦਾਸ ਭਵਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਂਟ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਆਸੂ ਜਨਰਲ ਸਟੋਰ ਅਤੇ ਕੈਂਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੈਂਟ ਰੋਡ ਨਾਲ ਚਲਦੇ ਹੋਏ ਸਬਜੀ ਮੰਡੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨਦੀਪ ਗਾਰਮੈਂਟਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਾ ਫਿਲਮ ਫੋਟੋਗ੍ਰਾਫੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੋਪਾਟੀ ਅਰਬਨ ਅਸਟੇਟ ਫੇਜ਼-1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਠ ਰਾਮ ਚੰਦ ਮੈਮੋਰੀਅਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਬਾਬਾ ਜੀਵਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋ.ਕੋ.ਏ.ਸੀ.ਸੈ. ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਬਾਰ ਸੈਯਦ ਪੀਰ ਵਾਰਸ ਸ਼ਾਹ ਜੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚਿੰਤਪੂਰਨੀ ਮੰਦਿਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਰਿਸ਼ੀ ਦਯਾਨੰਦ ਚੌਕ ਗੜ੍ਹਾ ਰੋਡ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਗਲੇਬਲ ਵਿਜਾ ਹੈਲਪਲਾਈਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਆਸੂ ਜਨਰਲ ਸਟੋਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 18

ਗਲੀ ਸੇਂਟ ਜੋਸਫ ਬੁਆਇਜ ਸਕੂਲ ਵਾਲੀ ਅਤੇ ਕੈਂਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੈਂਟ ਏਰੀਏ ਨਾਲ ਚਲਦੇ ਹੋਏ ਗਲੀ ਆਸੂ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਾਰਿਸ਼ੀ ਦਯਾਨੰਦ ਚੌਕ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਫੇਜ਼-1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਸਨ ਰਾਈਜ਼ ਫਿਲਿੰਗ ਸਟੇਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗੋਲਡਨ ਐਵੀਨਿਓ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫੋਨ ਸਲੂਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਰਤ ਬੂਟੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਜੀ ਕਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਂਟ ਜੋਸਫ ਬੁਆਇਜ ਸਕੂਲ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹੁਸ਼ਿਆਰਪੁਰ ਰੋਡ ਅਤੇ ਫਗਵਾੜਾ ਰੋਡ (ਰਾਮਾ ਮੰਡੀ ਚੌਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਗਵਾੜਾ ਰੋਡ ਪੀ.ਏ.ਪੀ. ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ.ਐਸ.ਐਫ. ਚੌਕ ਤੀਕ, ਫਿਰ ਉਕਤ ਚੌਕ ਅਤੇ ਰੋਡ ਨਾਲ ਚਲਦੇ ਹੋਏ ਨਕੋਦਰ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਇੰਡੋ ਕਨੈਡੀਅਨ ਬੱਸ ਕੰਪਨੀ ਨੂੰ ਜਾਣ ਵਾਲੇ ਰੋਡ (ਰਣਜੀਤ ਨਗਰ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਨੂੰ ਪਾਰ ਕਰਦੇ ਹੋਏ ਨਕੋਦਰ ਰੇਲਵੇ ਲਾਈਨ ਨਾਲ ਚਲਦੇ ਹੋਏ ਬਸ਼ੀਰਪੁਰਾ ਫਾਟਕ ਤੀਕ, ਫਿਰ ਅੰਮ੍ਰਿਤਸਰ ਰੇਲਵੇ ਲਾਈਨ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 20

ਰੇਲਵੇ ਲਾਈਨ ਅਤੇ ਗਲੀ ਜੇ.ਐਸ. ਫੂਡ ਕਾਰਨਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੇ.ਐਸ. ਫੂਡ ਕਾਰਨਰ ਨਾਲ ਚਲਦੇ ਹੋਏ ਗਲੀ ਸਹਿਗਲ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਕੇ. ਚੌਧਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਿਲ ਕੇਕ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਟੱਲੇਵਾਲੀ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਐਸ. ਸੂਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਰੀਮ ਟੂ ਡਾਂਸ ਸਟੂਡਿਓ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਅਤੇ ਬਸ਼ੀਰਪੁਰਾ ਫਾਟਕ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚਲਦੇ ਹੋਏ ਲੱਕੀ ਫੁੱਟਵੀਅਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਓਵਰ ਹੈਡ ਵਾਟਰ ਟੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਡਵੋਕੇਟ ਗੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਾਕੁਰ ਬਿਲਡਿੰਗ ਮਟੀਰੀਅਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਈਂ ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਹਿਤ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਜੇ.ਐਸ. ਫੂਡ ਕਾਰਨਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਅੰਮ੍ਰਿਤਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਡਰੀਮ ਟੂ ਡਾਂਸ ਸਟੂਡਿਓ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਐਸ. ਸੂਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਟੱਲੇਵਾਲੀ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਿਲ ਕੇਕ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਜਾਹਰ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਕੇ. ਚੌਧਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਹਿਗਲ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੇ.ਐਸ. ਫੂਡ ਕਾਰਨਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 22

ਗਲੀ ਨੰ: 8 ਅਤੇ ਕਾਲੀ ਸੜਕ ਗੁਰੂ ਰਵਿਦਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਲੀ ਸੜਕ ਗੁਰੂ ਰਵਿਦਾਸ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ ਬਾਈਪਾਸ ਰੋਡ ਤੀਕ, ਫਿਰ ਉਕਤ ਬਾਈਪਾਸ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਰੋਹਿਤ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਈਂ ਗਾਰਮੈਂਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਡਵੋਕੇਟ ਗੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਟੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਕੀ ਫੁੱਟਵੀਅਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਸ਼ਕਤੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਧਰੀ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਓਂਡ ਫਿੱਟਨੈਸ ਜਿੰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੋਸਮੈਟਿਕ ਐਂਡ ਟੈਲੀਕੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮੰਦਿਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 8 ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 23 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਗੁਰੂ ਰਵਿਦਾਸ ਰੋਡ ਕਾਲੀ ਸੜਕ ਦੇ ਮਿਲਣ ਦੇ ਸਥਾਨ (ਇਕਹਰੀ ਪੁਲੀ) ਤੋਂ ਆਰੰਭ ਕਰਕੇ ਗੁਰੂ ਰਵਿਦਾਸ ਰੋਡ ਕਾਲੀ ਸੜਕ ਨਾਲ ਚਲਦੇ ਹੋਏ ਗਲੀ ਨੰ: 8 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮੰਦਿਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕੋਸਮੈਟਿਕ ਐਂਡ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਓਂਡ ਫਿੱਟਨੈਸ ਜਿੰਮ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਰਯਾ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੌਧਰੀ ਸ਼ਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਸ਼ਕਤੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਕੀ ਫੁੱਟਵੀਅਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਇਕਹਰੀ ਪੁਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 24

ਅੱਡਾ ਟਾਂਡਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ (ਟਾਂਡਾ ਫਾਟਕ) ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਸੇਠੀ ਡੀ.ਜੇ. ਹਾਊਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਟਲ ਮਹਾਰਾਜਾ ਰੈਜ਼ੀਡੈਂਸੀ ਤੀਕ, ਫਿਰ ਰੋਡ ਨਾਲ ਚਲਦੇ ਹੋਏ ਭਗਤ ਸਿੰਘ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਜ ਪੀਰ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਸਨੂੰ ਦੇਵੀ ਮੰਦਿਰ ਰੋਡ ਤੱਕ, ਫਿਰ ਉਕਤ ਰੋਡ ਨਾਡ ਚਲਦੇ ਹੋਏ ਅੱਡਾ ਹੁਸ਼ਿਆਰਪੁਰ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਅੱਡਾ ਟਾਂਡਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਅੱਡਾ ਟਾਂਡਾ ਫਾਟਕ ਤੀਕ ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਹਾਰਾਜਾ ਰੈਜ਼ੀਡੈਂਸੀ ਰੋਡ ਅਤੇ ਮੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੰਡੀ ਰੋਡ ਨਾਲ ਚਲਦੇ ਹੋਏ ਸੈਂਟਰਲ ਬੈਂਕ ਆਫ ਇੰਡੀਆ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘੁਮਾਰਾ ਮਸਜਿਦ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਤਾਪ ਬਾਗ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਫਗਵਾੜਾ ਗੇਟ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਅਟਾਰੀ ਬਾਜ਼ਾਰ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਇੰਡੀਅਨ ਅਵਤਾਰ ਕਲਾਥਿੰਗ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚਾਵਲਾ ਏਜੰਸੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿੱਲਾ ਕੁਲਫੀ ਵਾਲੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਗੂ ਬਾਜ਼ਾਰ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੈਰੋ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੈਸ਼ਨੋ ਦੇਵੀ ਮਾਤਾ ਮੰਦਿਰ ਨੂੰ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਜ ਪੀਰ ਨੂੰ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਤ ਸਿੰਘ ਚੌਕ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਿੱਲਾ ਕੁਲਫੀ ਕਾਰਨਰ ਅਤੇ ਚਾਵਲਾ ਏਜੰਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਾਵਲਾ ਏਜੰਸੀ ਰੋਡ ਨਾਲ ਚਲਦੇ ਹੋਏ ਗਲੀ ਇੰਡੀਅਨ ਅਵਤਾਰ ਕਲਾਬਿੰਗ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਟਾਰੀ ਬਾਜ਼ਾਰ ਮਾਰਕੀਟ ਚੌਕ, ਫਿਰ ਉਕਤ ਨਾਲ ਚਲਦੇ ਹੋਏ ਫਗਵਾੜਾ ਗੇਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਤਾਪ ਬਾਗ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਘੁਮਾਰਾ ਮਸਜਿਦ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਮਿਲਾਪ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਮੋਨਿਕਾ ਟਾਵਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਏਕਤਾ ਮਾਰਕਿਟ ਚੌਕ (ਸੈਦਾਂ ਗੇਟ) ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਰੈਨਕ ਬਾਜ਼ਾਰ ਤੋਂ ਹੁੰਦੇ ਹੋਏ ਜੋਤੀ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਨਕੋਦਰ ਰੋਡ ਲਵਲੀ ਸਵੀਟਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਫੈਂਸੀ ਬੇਕਰੀ (ਗੋ: ਸਕੂਲ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਕਸੈਸ ਪੁਆਇੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਵਲ ਹਸਪਤਾਲ ਦੀ ਚਾਰ ਦੀਵਾਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬ੍ਰਾਂਡਰਬ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸਾਹਮਣੇ ਟਿੱਕੀਆਂ ਵਾਲੇ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸਾਹਮਣੇ ਬਿੱਲਾ ਕੁਲਫੀ ਕਾਰਨਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੈਨਕ ਬਾਜ਼ਾਰ ਏਕਤਾ ਮਾਰਕਿਟ ਚੌਕ ਰੋਡ ਦੇ ਮਿਲਣ ਦੇ ਸਥਾਨ (ਸੈਦਾਂ ਗੇਟ) ਤੋਂ ਆਰੰਭ ਕਰਕੇ ਏਕਤਾ ਮਾਰਕਿਟ (ਨਯਾਂ ਬਾਜ਼ਾਰ) ਨਾਲ ਚਲਦੇ ਹੋਏ ਗਲੀ ਮੋਨਿਕਾ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਲਾਪ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸੈਂਟਰਲ ਟਾਊਨ ਸ਼ਾਸਤਰੀ ਮਾਰਕੀਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜਰਨਲ ਪੋਸਟ ਆਫਿਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਤ ਨਾਮਦੇਵ ਚੌਕ ਤੀਕ, ਫਿਰ ਉਕਤ ਚੌਕ ਅਤੇ ਰੋਡ ਨਾਲ ਚਲਦੇ ਹੋਏ ਸਕਾਈ ਲਾਰਕ ਚੌਕ ਤੀਕ, ਫਿਰ ਉਕਤ ਚੌਕ ਅਤੇ ਰੋਡ ਨਾਲ ਚਲਦੇ ਹੋਏ ਦਫਤਰ ਨਗਰ ਸੁਧਾਰ ਟਰੱਸਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡੀ.ਐਲ.ਐਫ. ਕੰਪਲੈਕਸ/ਮਾਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਜੋਤੀ ਚੌਕ) ਰੈਨਕ ਬਾਜ਼ਾਰ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸੈਦਾਂ ਗੇਟ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 28

ਸੈਂਟਰਲ ਟਾਊਨ ਅਤੇ ਮਿਲਾਪ ਚੌਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਿਲਾਪ ਚੌਕ ਰੋਡ ਨਾਲ ਚਲਦੇ ਹੋਏ ਘੁਮਾਰਾ ਮਸਜਿਦ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਪਾਰ ਕਰਦੇ ਹੋਏ ਸੈਂਟਰਲ ਬੈਂਕ ਆਫ ਇੰਡੀਆ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਾਰਾਜਾ ਰੈਜੀਡੈਂਸੀ ਰੋਡ ਤੀਕ, ਫਿਰ ਉਕਤ ਰੋਡ ਅਤੇ ਰੇਲਵੇ ਸਟੇਸ਼ਨ ਨਾਲ ਚਲਦੇ ਹੋਏ ਡੀ.ਐਮ.ਯੂ. ਕਾਰ ਸ਼ੈਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ 40 ਕੁਆਟਰ ਅਮਿਤ ਮਿਲਕ ਏਜੰਸੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ. ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਦਨ ਫਲੋਰ ਮਿਲ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਹੋਟਲ ਏ.ਜੀ.ਆਈ. ਇੰਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਾਸਤਰੀ ਮਾਰਕੀਟ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਂਟਰਲ ਟਾਊਨ (ਮਿਲਾਪ ਚੌਕ) ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ. ਰੋਡ ਬੱਸ ਸਟੈਂਡ ਅਤੇ ਗਲੀ ਹੋਟਲ ਪ੍ਰੈਜੀਡੈਂਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਟਲ ਪ੍ਰੈਜੀਡੈਂਟ ਨਾਲ ਚਲਦੇ ਹੋਏ ਪੁਲਿਸ ਲਾਈਨ ਰੋਡ ਪਾਰ ਕਰਦੇ ਹੋਏ ਰਜਿੰਦਰ ਨਗਰ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ (ਡੀ.ਸੀ. ਦਫਤਰ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲਾਸਕਾ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਟਲ ਏ.ਜੀ.ਆਈ. ਇੰਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਦਨ ਫਲੋਰ ਮਿਲ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਡੀ. ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਿਤ ਮਿਲਕ ਏਜੰਸੀ (40 ਕੁਆਟਰ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਐਮ.ਯੂ. ਕਾਰ ਸ਼ੈਡ ਤੀਕ,

ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਨਕੋਦਰ ਰੇਲਵੇ ਲਾਈਲ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਫਾਟਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਕਮਿਊਨਟੀ ਸੈਂਟਰ ਰਣਜੀਤ ਨਗਰ ਨੂੰ ਜਾਣ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਡੋ ਕਨੈਡੀਅਨ ਟਰਾਂਸਪੋਰਟ ਕੰਪਨੀ ਤੀਕ, ਫਿਰ ਉਕਤ ਜੀ.ਟੀ. ਰੋਡ ਬੱਸ ਸਟੈਂਡ ਨਾਲ ਚਲਦੇ ਹੋਏ ਗਲੀ ਹੋਟਲ ਪ੍ਰੈਜੀਡੈਂਟ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 30

ਲਿੰਕ ਰੋਡ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਗਲੀ ਡੀ.ਐਲ.ਐਫ. ਕੰਪਲੈਕਸ/ਮਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਰ ਸੁਧਾਰ ਟਰੱਸਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕਾਈ ਲਾਰਕ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਤ ਨਾਮਦੇਵ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਜਰਨਲ ਡਾਕ ਘਰ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸ਼ਾਸਤਰੀ ਮਾਰਕੀਟ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਅਲਾਸਕਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਲਾਡੋਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤਹਿਸੀਲ ਰੋਡ (ਡੀ.ਸੀ. ਦਫਤਰ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਜਿੰਦਰ ਨਗਰ ਪਾਰਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੋਟਲ ਪ੍ਰੈਜੀਡੈਂਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਬੱਸ ਸਟੈਂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ.ਐਮ.ਸੀ. ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚਾਮੁੰਡਾ ਦੇਵੀ ਮੰਦਿਰ ਨੂੰ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਮਹਣੇ ਹੀਟ ਸੈਵਨ ਰੈਸਟੋਰੈਂਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁਨਮੁਨ ਚੌਕ (ਲਿੰਕ ਰੋਡ) ਤੀਕ, ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੂਲ ਰੋਡ ਅਤੇ ਬੀ.ਐਮ.ਸੀ. ਚੌਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚਲਦੇ ਹੋਏ ਗਲੀ ਸੇਂਟ ਜੋਸਫ ਬੁਆਇਜ਼ ਸਕੂਲ (ਡਿਫੈਂਸ ਕਲੋਨੀ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ / ਵਾਟਰ ਟੈਂਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੜ੍ਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚਿੱਤੂ ਕਾਲਿੰਨਟਾਇਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੀਰਤ ਬੁਟੀਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲਡਨ ਐਵੀਨਿਊ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਗਲੀ ਨੀਲਸ ਡਿਲੀਸ਼ੀਅਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੰਤ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਟਲ ਇੰਮਪੀਰਿਅਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੈਪੀ ਗਰੇਸਰੀ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਟੈਂਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੱਪਾ ਸਾਮੀ ਐਸੋਸੀਏਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮ ਸ਼ਰਨਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿੱਕੂ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਰੋਡ ਨੂੰ ਪਾਰ ਕਰਦੇ ਹੋਏ ਚੁਨਮੁਨ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਹੋਟਲ ਹੀਟ ਸੈਵਨ ਰੈਸਟੋਰੈਂਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਚਮੁੰਡਾ ਦੇਵੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੂਲ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਬੀ.ਐਮ.ਸੀ. ਚੌਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 32

ਗਲੀ ਏ.ਪੀ.ਜੇ. ਮਾਡਲ ਸਕੂਲ ਅਤੇ ਨਿੱਕੂ ਪਾਰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿੱਕੂ ਪਾਰਕ ਰੋਡ ਨਾਲ ਚਲਦੇ ਹੋਏ ਰਾਮ ਸ਼ਰਨਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੱਪਾ ਸਾਮੀ ਐਸੋਸੀਏਟ ਆਫਿਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਟੈਂਕ ਵਾਲੀ ਨੂੰ ਪਾਰ ਕਰਦੇ ਹੋਏ ਗਲੀ ਹੈਪੀ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੋਟਲ ਇੰਮਪੀਰਿਅਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸੰਤ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਸ਼ਟਰੀਯ ਅੰਧ ਵਿਦਿਆਲਿਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਪੀ.ਆਰ. ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿੱਠਾਪੁਰ ਰੋਡ ਪਾਰ ਕਰਦੇ ਹੋਏ ਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ 53 ਗਰੀਨ ਮਾਡਲ ਟਾਊਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ

ਚਲਦੇ ਹੋਏ ਗਲੀ ਰਾਣਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਐਚ.ਐਂਡ.ਐਮ. ਕਲਾਥਿੰਗ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਨੀ ਪਾਰਕ ਤੋਂ ਹੁੰਦੇ ਹੋਏ ਕੇ.ਐਫ.ਸੀ. ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਪੀ.ਜੇ. ਮਾਡਲ ਸਕੂਲ ਗਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਨਿੱਕੂ ਪਾਰਕ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 33 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਕੋਦਰ ਰੋਡ ਅਤੇ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਰੋਡ ਨਾਲ ਚਲਦੇ ਹੋਏ ਚੁਨਮੁਨ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿੰਨੀ ਕੇਕਸ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿੱਕੂ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਮੇਨ ਮਾਰਕੀਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵਾਨੀ ਪਾਰਕ ਤੋਂ ਹੁੰਦੇ ਹੋਏ ਐਚ.ਐਂਡ.ਐਮ. ਕਲਾਥਿੰਗ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਣਾ ਹਸਪਤਾਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਲ ਮਾਰਕਿਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ 53 ਗਰੀਨ ਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਪੀ.ਆਰ. ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ 167 ਇੰਦਰਾ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਨੈਪ ਡੀਲ ਆਫਿਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਟ ਆਫ ਲਿਵਿੰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਅਰੀ ਵਾਲਾ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਚਾਰ ਕੋਲ ਵੈਜ ਬਾਰਬੀਕਿਊ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੈਨਬਰੇ ਸੁਪਰ ਮਾਰਕਿਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਲ ਕਾਰ ਡਰਾਈਵਿੰਗ ਟਰੇਨਿੰਗ ਵਾਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗੁਰੂ ਅਮਰਦਾਸ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰ.ਕੇ. ਭੱਲਾ ਅਤੇ ਐਸੋਸਿਏਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਮੰਮਤਾ ਅਰੋੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਿਥਵੀ ਪਲੈਨਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਘਈ ਹਸਪਤਾਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਰੰਧਾਵਾ ਹਸਪਤਾਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਕਨਫੈਕਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੀ.ਐਲ.ਸੀ.ਸੀ. ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲ ਗਲੀ ਗੋਲਡਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਲ ਗਲੀ ਮਾਡਲ ਟਾਊਨ ਪਾਰਕ ਨੰਬਰ 3 ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਿੰਟੈਕਸ ਕੰਪਿਊਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 34 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਕੋਦਰ ਰੋਡ ਅਤੇ ਗਲੀ ਪ੍ਰਿੰਟੈਕਸ ਕੰਪਿਊਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਪਾਰਕ ਨੰ: 3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੀ.ਐਲ.ਸੀ.ਸੀ. ਬਿਊਟੀ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਲਡਨ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਕਨਫੈਕਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੰਧਾਵਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘਈ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਿਥਵੀ ਪਲੈਨਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 35 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਐਚ.ਪੀ. ਪੈਟਰੋਲ ਪੰਪ ਵਾਲੀ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਗਲੀ ਪ੍ਰਿਥਵੀ ਪਲੈਨਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ: ਮੰਮਤਾ ਅਰੋੜਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰ.ਕੇ. ਭੱਲਾ ਐਸੋਸਿਏਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਅਮਰਦਾਸ ਸਕੂਲ ਤੀਕ, ਫਿਰ

ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਲ ਕਾਰ ਡਰਾਈਵਿੰਗ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੈਨਬਰੇ ਸੁਪਰ ਮਾਰਕਿਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚਾਰ ਕੋਲ ਵੈਜ ਬਾਰਬੀਕਿਊ ਰੈਸਟੋਰੈਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਅਰੀ ਵਾਲਾ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਂਕ ਇੰਨਕਲੇਵ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵਡਾਲਾ ਅਰਬਨ ਅਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਬਾਲਾ ਜੀ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਲਵਰ ਹਾਟਿਸ ਅਪਾਰਟਮੈਂਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਡੀਅਨ ਆਪਟੀਕਲ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਪੀ. ਪੈਟਰੋਲ ਪੰਪ ਵਾਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 36 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਕੋਦਰ ਰੋਡ ਅਤੇ ਗਲੀ ਪੈਟਰੋਲ ਪੰਪ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੈਟਰੋਲ ਪੰਪ ਵਾਲੀ ਨਾਲ ਚਲਦੇ ਹੋਏ ਇੰਡੀਅਨ ਆਪਟੀਕਲ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਲਵਰ ਹਾਇਟਸ ਅਪਾਰਟਮੈਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਬਾਲਾ ਜੀ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਡਾਲਾ ਰੋਡ ਅਰਬਨ ਅਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਂਕ ਇੰਨਕਲੇਵ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰਟ ਲਿਵਿੰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 167 ਇੰਦਰਾ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਵੀਨ ਪੈਰਾਡਾਈਜ਼ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੀਮਾ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਣਪਤੀ ਸਵੀਟਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਟੀ.ਵੀ. ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਕੀ ਢਾਬਾ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਖੁਰਲਾ ਕਿੰਗਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਡੀ ਸਰਵਿਸ ਸਟੇਸ਼ਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੋਰਮਿੰਟ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਬਾਬਾ ਬਾਲਕ ਨਾਥ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਲ ਹੋਅਰ ਸੈਲੂਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਜਲੰਧਰ ਟਾਈਲਸ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਇੰਦਰਾ ਪਾਰਕ ਅਤੇ ਪੀ.ਪੀ.ਆਰ. ਮਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਪੀ.ਆਰ. ਮਾਲ ਨਾਲ ਚਲਦੇ ਹੋਏ ਅਰਬਨ ਅਸਟੇਟ ਫੇਜ਼-2 ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਯਾਰਨ ਫੈਮਲੀ ਫੈਂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਬ-ਵੇ ਰੈਸਟੋਰੈਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਨਰਾਈਜ਼ ਫਿਲਿੰਗ ਸਟੇਸ਼ਨ ਤੀਕ, ਫਿਰ ਉਕਤ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਸਾਹਮਣੇ ਗਲੀ ਪੰਜਾਬ ਸਟੇਟ ਟਰਾਂਸਮਿਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੈਜਿਕ ਸਪਾਈਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਗੁਰੂ ਰਵੀਦਾਸ ਭਵਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਟੈਂਪ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੁੰਬਰ ਕੁਲੇਕਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਣਪਤੀ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਐਂਡ ਸਿੰਘ ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੀਮਾ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਵੀਨ ਪੈਰਾਡਾਈਜ਼ ਸੈਲੂਨ ਤੱਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰਾ ਪਾਰਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 38

ਬਲਜੀਤ ਹੋਅਰ ਕਟਿੰਗ ਰੋਡ ਅਤੇ ਜਲੰਧਰ ਕੈਂਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਕੈਂਟ ਰੋਡ ਨਾਲ ਚਲਦੇ ਹੋਏ ਸੁਭਾਨਾ ਪਿੰਡ ਤੋਂ ਹੁੰਦੇ ਹੋਏ ਕੈਂਟ ਦੀ ਚਾਰ ਦੀਵਾਰੀ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਕੈਂਟ ਰੋਡ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ

ਨਾਲ ਚਲਦੇ ਹੋਏ ਮਲਕੋ ਪਿੰਡ ਸ਼੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਕੋ ਪਿੰਡ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਟਾਇਲਜ਼ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿੱਲ ਹੋਅਰ ਸੈਲੂਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯੁਵਰਾਜ ਸਟੂਡਿਓ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿਮਾ ਖਾਂਬੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਵਰਥ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਰਦਰ ਟੂਰ ਐਂਡ ਟਰੈਵਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਸ਼ ਰਾਜ ਐਂਡ ਸੰਨਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਬਨ ਅੰਗੀਠੀ ਫਾਸਟ ਫੂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁੰਬਰ ਕੁਲੈਕਸ਼ਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟੇਟ ਬੈਂਕ ਆਫ ਇੰਡੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ 66 ਫੁੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਲਜੀਤ ਹੋਅਰ ਕਟਿੰਗ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 39 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਬਾਬਾ ਬਾਲਕ ਨਾਥ ਮੰਦਿਰ ਅਤੇ ਗਲੀ ਲਾਡੀ ਸਰਵਿਸ ਸਟੇਸ਼ਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲਾਡੀ ਸਰਵਿਸ ਸਟੇਸ਼ਨ ਨਾਲ ਚਲਦੇ ਹੋਏ ਖੁਰਲਾ ਕਿੰਗਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁੱਕੀ ਢਾਬਾ ਨੂੰ ਪਾਰ ਕਰਦੇ ਹੋਏ ਟੀ.ਵੀ ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਨਪਤੀ ਸਵੀਟਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੁੰਬਰ ਕੁਲੈਕਸ਼ਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਬਨ ਅੰਗੀਠੀ ਫਾਸਟ ਫੂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੇਸ਼ ਰਾਜ ਐਂਡ ਸੰਨਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਰਦਰ ਟੂਰ ਐਂਡ ਟਰੈਵਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਰਿੰਦਰ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਿਵਰਥ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਖਾਂਬੜਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯੁਵਰਾਜ ਸਟੂਡਿਓ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਿਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 40 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਏਕਤਾ ਗੈਸ ਸਰਵਿਸ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸੂਰਿਯਾ ਭਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੌਂਟੀ ਟੈਲੀਕੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਲਾਇਵ ਸੈਲੂਨ ਐਂਡ ਅਕੈਡਮੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸ਼ਿਵਪੁਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਨੈਸ਼ਨਲ ਮਾਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਨਗਰ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਇਲੈਕਟ੍ਰੀਕਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੈਟ ਕੈਫੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਕੇ. ਟੈਂਟ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਦੁਰਗਾ ਸ਼ਕਤੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਹਰੀ ਪ੍ਰੀਤਮ ਨਿਰਮਲ ਦਰਬਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏਕਤਾ ਗੈਸ ਸਰਵਿਸ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 41 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਕੋਦਰ ਰੋਡ ਅਤੇ ਏਕਤਾ ਗੈਸ ਸਰਵਿਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਏਕਤਾ ਗੈਸ ਸਰਵਿਸ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਹਰੀ ਪ੍ਰੀਤਮ ਦਰਬਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਸ਼ਕਤੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਨਪਤੀ ਕੁਲੈਕਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਕਰਾਫਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਜਿਦ ਵਾਲੀ ਬੂਟਾ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 42

ਗਲੀ ਧਰਮਸਾਲਾ ਮੰਦਿਰ ਅਤੇ ਗਲੀ ਚੰਨੀ ਕਮੂਨੀਕੇਸ਼ਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚੰਨੀ ਕਮੂਨੀਕੇਸ਼ਨ ਨਾਲ ਚਲਦੇ ਹੋਏ ਗਲੀ ਸੇਠੀ ਬੈਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਿੰਤਪੂਰਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਨਪਤੀ ਕੁਲੈਕਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੈਸ਼ਨਲ ਹੈਲਥ ਸੈਂਟਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁਰਗਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਟ ਕੈਫੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਇਲੈਕਟ੍ਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਨਗਰ ਚੌਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਨੈਸ਼ਨਲ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਲਾਈਵ ਮੇਕਓਵਰ ਸੈਲੂਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀ ਬਿਸਤਰ ਭੰਡਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਭੀ ਟਰੇਡਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਾ ਸੰਘਿਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘਾਹ ਮੰਡੀ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਸਾਲਾ ਮੰਦਿਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 43 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਚਿੰਤਪੂਰਨੀ ਟੈਂਪਲ ਵਾਲੀ ਅਤੇ ਗਲੀ ਸੇਠੀ ਬੈਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੇਠੀ ਬੈਟਰੀ ਨਾਲ ਚਲਦੇ ਹੋਏ ਗਲੀ ਬਵੇਜਾ ਹਸਪਤਾਲ ਮਾਡਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੇਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਯਾਦਵ ਛੋਲੇ ਭਟੂਰੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਨਪਤੀ ਕੁਲੈਕਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਿੰਤਪੂਰਨੀ ਟੈਂਪਲ ਵਾਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 44 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਪੰਜਾਬ ਨੈਸ਼ਨਲ ਬੈਂਕ ਅਤੇ ਮਾਡਲ ਹਾਊਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਡਲ ਹਾਊਸ ਰੋਡ ਨਾਲ ਚਲਦੇ ਹੋਏ ਗਲੀ ਰੋਇਲ ਪੈਲੇਸ ਬੱਗਾ ਗੈਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿੱਟਨੈਸ ਹੈਲਥ ਕਲੱਬ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਰਕ ਨੰ: 57/7 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਰਕ ਨੰ: 28/1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੁੱਢਾ ਮੱਲ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੰਗਲ ਟੀ-ਸਟਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ. ਚਮਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕਰਿਆਣਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਕੇ. ਬਿਲਡਿੰਗ ਮਟੀਰੀਅਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 13 ਨਾਲ ਚਲਦੇ ਹੋਏ ਪਿੰਕ ਸਿਟੀ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਸਟਰਨ ਯੂਨੀਅਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਲਮੋਹਰ ਟੱਚ ਸਲੂਨ ਹੋਅਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੋਸਟ ਆਫਿਸ ਰੋਡ ਨੂੰ ਪਾਰ ਕਰਦੇ ਹੋਏ ਗਲੀ ਵੇਦ ਭਗਵਾਨ ਦਾਸ ਪਮਸਾਰੀ ਵਾਲੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 45 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜੋਂਟੀ ਸਪੋਰਟਸ ਅਤੇ ਨਕੋਦਰ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਗਲੀ ਮਸਜਿਦ ਵਾਲੀ ਬੂਟਾ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀ ਲੈਂਦਰ ਕਰਾਫਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਨਪਤੀ ਕੁਲੈਕਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਯਾਦਵ ਛੋਲੇ ਭਟੂਰੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਭਗਵਾਨ ਦਾਸ ਪਮਸਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਾਇਣ ਦਾਸ ਕਰਿਆਣਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੋਸਟ ਆਫਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ

ਗਲੀ ਜੋਂਟੀ ਸਪੋਰਟਸ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 46

ਅਵਤਾਰ ਨਗਰ ਰੋਡ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਜੋਂਟੀ ਸਪੋਰਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੋਸਟ ਆਫਿਸ ਨੂੰ ਜਾਣ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੈਮਰ ਟਚ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵੇਸਟਰਨ ਯੂਨੀਅਨ ਮਨੀ ਟਰਾਂਸਫਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿੰਕ ਸਿਟੀ ਮਾਰਬਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 13 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੀਜੈਂਟ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਵਤਾਰ ਨਗਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 47 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਡਲ ਹਾਊਸ ਰੋਡ ਅਤੇ ਨਾਗਪਾਲ ਰਬੜ ਇੰਡਸਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੋਸ਼ਲ ਕੋਨਵੈਂਟ ਸਕੂਲ ਨਾਲ ਚਲਦੇ ਹੋਏ ਗਲੀ ਨੰ: 13 ਅਜਾਦ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਕੇ. ਬਿਲਡਿੰਗ ਮਟੀਰੀਅਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਚਮਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਟੀ-ਸਟਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਰਕ ਨੰ: 23/7 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਰਕ ਨੰ: 23/7 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੁੱਢਾ ਮੱਲ ਪਾਰਕ ਲਹਿੰਦੇ ਪਾਸੇ ਬੈਰਕ ਨੰ: 28/1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਰਕ ਨੰ: 57/7 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿੱਟਨੈਸ ਹੈਲਥ ਕਲੱਬ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੱਗਾ ਗੈਰਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਹਾਊਸ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 48

ਮਾਡਲ ਹਾਊਸ ਰੋਡ ਅਤੇ ਗਲੀ ਸੋਸ਼ਲ ਕੋਨਵੈਂਟ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੋਸ਼ਲ ਕੋਨਵੈਂਟ ਸਕੂਲ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਨਾਗਪਾਲ ਰਬੜ ਇੰਡਸਟਰੀਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਵੇਜਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਠੀ ਬੈਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਕਮੂਨੀਕੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਨੀ ਕਮੂਨੀਕੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਘਾਹ ਮੰਡੀ ਚੌਕ ਤੀਕ, ਫਿਰ ਉਕਤ ਚੌਕ ਤੋਂ ਕਾਲਾ ਸੰਘਿਆ ਰੋਡ ਨਾਲ ਚਲਦੇ ਹੋਏ ਗਲੀ ਦੁਸਹਿਰਾ ਗਰਾਊਂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਲੀ ਇੰਮਬਰਾਇਡਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਚਰਨ ਕਮਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂ ਨਾਨਕ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏਕਮ ਫੈਬਰੀਕੇਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਡਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੋਸ਼ਲ ਕੋਨਵੈਂਟ ਸਕੂਲ ਵਾਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 49 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਸਤੀ ਰੋਡ ਅਤੇ ਕਨਾਲ ਰੋਡ ਦੇ ਮਿਲਣ ਦੇ ਸਥਾਨ (ਝੰਡੀਆਂ ਵਾਲਾ ਪੀਰ ਚੌਕ) ਤੋਂ ਆਰੰਭ ਕਰਕੇ ਕਨਾਲ ਰੋਡ ਨਾਲ ਚਲਦੇ ਹੋਏ ਕਰਿਸਟਲ ਕਾਰ ਬਾਜ਼ਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਮ ਟੀ ਸਟਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਨਵੀ ਮੇਕਓਵਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸਤੀ ਸ਼ੇਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਗਨ ਇੰਟਰਪ੍ਰਾਜੀਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੋਸ਼ਲ ਕੋਨਵੈਂਟ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਡਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਏਕਮ ਫੈਬਰੀਕੇਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ

ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਚਰਨ ਕਮਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮ ਲੀਲਾ ਗਰਾਊਂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਸ਼ਲ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ 120 ਫੁੱਟ ਰੋਡ ਬਬਰੀਕ ਚੌਕ ਤੀਕ, ਫਿਰ ਉਕਤ ਚੌਕ ਤੋਂ ਅੱਗੇ ਚਲਦੇ ਹੋਏ ਕੇ.ਜੀ. ਸਪੋਰਟਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝੰਡੀਆਂ ਵਾਲਾ ਪੀਰ ਚੌਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 50

ਨਹਿਰ ਵਾਲੀ ਰੋਡ ਅਤੇ ਕਪੂਰਥਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਪੂਰਥਲਾ ਰੋਡ ਨਾਲ ਚਲਦੇ ਹੋਏ ਬਿਸਤ ਦੋਆਬ ਡਵੀਜ਼ਨ ਦਫਤਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਰ ਸੰਗਮ ਮਿਊਜ਼ਿਕ ਅਕੈਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿੱਠੂ ਬਸਤੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਝੰਡੀਆਂ ਵਾਲਾ ਪੀਰ ਚੌਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸਤੀ ਗੁਜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰਜਨ ਇੰਡਸਟਰੀ (ਜੇ.ਪੀ. ਨਗਰ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਸਾਈਂ ਬਾਬਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਈਨਿੰਗ ਸਟਾਰ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਬਾਬਾ ਬਚਿਤਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੇਡੀ ਡਾ. ਸ਼ਾਂਤਾ ਸੱਭਰਵਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿੱਠੂ ਬਸਤੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਵਾਲੀ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 51 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਦਿਲਬਾਗ ਪਤੀਸੇ ਵਾਲੀ ਅਤੇ ਗਲੀ ਸ਼੍ਰੀ ਸ਼ਾਂਈ ਬਾਬਾ ਮੰਦਿਰ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਾਂਈ ਬਾਬਾ ਮੰਦਿਰ ਰੋਡ (ਜੇ.ਪੀ. ਨਗਰ ਰੋਡ) ਨਾਲ ਚਲਦੇ ਹੋਏ ਅਰਜਨ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਰਾਮ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸਤੀ ਗੁਜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸਤੀ ਸ਼ੇਖ ਰੋਡ (ਇਵਨਿੰਗ ਕਾਲਜ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੇ.ਜੀ. ਸਪੋਰਟਸ ਇੰਟਰਨੈਸ਼ਨਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਬਰੀਕ ਚੌਕ ਨੂੰ ਪਾਰ ਕਰਦੇ ਹੋਏ 120 ਫੁੱਟ ਰੋਡ ਨਾਲ ਚਲਦੇ ਹੋਏ ਗਲੀ ਆਰਿਆ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੱਡਾ ਬਸਤੀ ਗੁਜਾਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਪਤੀਸੇ ਵਾਲੀ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 52 (ਪੱਛੜੀਆਂ ਸ਼ੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਸਤੀ ਗੁਜਾਂ ਰੋਡ ਅਤੇ ਗਲੀ ਆਰਿਆ ਸੀਨੀਅਰ ਸੈਕੰਡਰੀ ਸਕੂਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਰਿਆ ਸੀਨੀਅਰ ਸੈਕੰਡਰੀ ਸਕੂਲ ਨਾਲ ਚਲਦੇ ਹੋਏ 120 ਫੁੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਸ਼ਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਟਾਲੀਅਨ ਸਪੋਰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਲੀਲਾ ਗਰਾਊਂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਚਰਨ ਕੰਵਲ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਲੀ ਐਲਬਾਊਂਡਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਮਿੰਟ ਗਰਲਜ਼ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਸ਼ਨ ਕਾਰ ਵਾਸ਼ਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਬੂ ਜਗਜੀਵਨ ਰਾਮ ਚੌਕ ਨੂੰ ਪਾਰ ਕਰਦੇ ਹੋਏ 120 ਫੁੱਟੀ ਰੋਡ ਨਾਲ ਚਲਦੇ ਹੋਏ ਦਿਲਬਾਗ ਨਗਰ ਐਕਸਟੈਂਸਨ ਚੌਕ ਤੀਕ, ਫਿਰ ਜੇ.ਪੀ. ਨਗਰ ਰੋਡ ਨਾਲ ਚਲਦੇ ਹੋਏ ਗਲੀ ਏ.ਪੀ.ਜੇ. ਸਪੋਰਟਸ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਲਾਲ ਦਿਆਲ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਦਿਲਬਾਗ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸਤੀ ਗੁਜਾਂ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 53 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਗੋਸਲ ਫਾਰਮ ਸਤਨਾਮ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ

ਟੈਗੋਰ ਨਗਰ ਇੰਟਰਨੈਸ਼ਨਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਾ ਸੰਘਿਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਵੈਸ਼ਨੋ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਪੀ. ਪ੍ਰਾਪਰਟੀ ਲਿੰਕਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿਟਲ ਇੰਡੀਆ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂਰਿਆ ਭਾਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 54 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕਰੇਜ ਸਪੋਰਟਸ ਅਤੇ ਗਾਖਲ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਬਾਬੂ ਜਗਜੀਵਨ ਰਾਮ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੋਸਨ ਕਾਰ ਵਾਸਿੰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਮਿੰਟ ਗਰਲਜ਼ ਸਕੂਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਅਲੀ ਇਮਬਾਰਿਡਰੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਸਹਿਰਾ ਗਰਾਊਂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲਾ ਸੰਘਿਆ ਰੋਡ ਪਾਰ ਕਰਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਿਟਲ ਇੰਡੀਆ ਪਬਲਿਕ ਸਕੂਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਭਲਕਸ਼ਮੀ ਟਰੇਡਰਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਪੀ. ਪ੍ਰਾਪਰਟੀ ਡੀਲਰਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਵੈਸ਼ਨੋ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਾ ਸੰਘਿਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਗੋਰ ਇੰਟਰਨੈਸ਼ਨਲ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਬੀ.ਆਰ. ਅੰਬੇਦਕਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰੇਜ ਸਪੋਰਟਸ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 55 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਹਿਰ ਨਾਲ ਚਲਦੇ ਹੋਏ ਗਲੀ ਬੱਧਣ ਕਰਿਆਣਾ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਨ ਐਂਸਪੀ ਕੇਂਦਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਰੇਜ ਸਪੋਰਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਬੀ.ਆਰ. ਅੰਬੇਦਕਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਸਲ ਫਾਰਮ ਸਤਨਾਮ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਉਕਤ ਗਲੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 56

ਨਗਰ ਨਿਗਮ ਦੀ ਪੱਛਮੀ ਹੱਦ ਤੇ ਗਲੀ ਜੀ.ਐਸ.ਟੀ. ਸੁਵਿਧਾ ਸੈਂਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੈਟ ਯੂ ਲਵ ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਸ਼੍ਰੀ ਸਿੱਧ ਬਾਬਾ ਕੇਸ਼ਰ ਨਾਥ ਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼੍ਰੀ ਗੁਰੂ ਗਰੁੱਪ ਫਿੱਟਨੈਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨੂੰ ਪਾਰ ਕਰਦੇ ਹੋਏ ਗਲੀ ਸੰਤ ਰਸੀਲਾ ਰਾਮ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਾਖਲ ਰੋਡ (ਬਸਤੀ ਦਾਨਿਸ਼ਮੰਦਾ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੇਂਟ ਸੋਲਜਰ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਧਣ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 57 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਪੱਛਮੀ ਹੱਦ ਅਤੇ ਕਪੂਰਥਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਪੂਰਥਲਾ ਰੋਡ ਨਾਲ ਚਲਦੇ ਹੋਏ ਗਲੀ ਸੈਂਟਰਲ ਬੈਂਕ ਆਫ ਇੰਡੀਆ (ਬਸਤੀ ਬਾਵਾ ਖੇਲ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਫਾਸਟ

ਫੂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੈਂਦਰ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ 120 ਫੁੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੇ.ਐਲ. ਐਂਡ ਸੰਨਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦ ਪਿਜਾ ਸਪਲਾਇਅਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਨਗਰ ਐਕਸਟੈਂਸ਼ਨ ਚੌਕ (120 ਫੁੱਟੀ ਰੋਡ) ਤੀਕ, ਫਿਰ ਉਕਤ 120 ਫੁੱਟੀ ਰੋਡ ਨਾਲ ਚਲਦੇ ਹੋਏ ਬਾਬੂ ਜਗ ਜੀਵਨ ਰਾਮ ਚੌਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਖਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਇੰਦਰ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਟਰੀਟ ਨੰ: 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤ ਰਸੀਲਾ ਰਾਮ ਆਸ਼ਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਨੂੰ ਪਾਰ ਕਰਦੇ ਹੋਏ ਗਲੀ ਕ੍ਰਿਸ਼ ਫੂਡ ਪਲਾਜ਼ਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਗੁਰੂ ਗਰੁੱਪ ਫਿੱਟਨੈਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਸ਼੍ਰੀ ਕੇਸ਼ਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੈਟ ਯੂ ਲਵ ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 58

ਨਹਿਰ ਅਤੇ ਮਿੱਠੂ ਬਸਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਿੱਠੂ ਬਸਤੀ ਰੋਡ ਨਾਲ ਚਲਦੇ ਹੋਏ ਲੇਡੀ ਡਾ: ਸ਼ਾਂਤਾ ਸੱਭਰਵਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਬਾਬਾ ਬਚਿੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਈਨਿੰਗ ਸਟਾਰ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਪਤੀਸਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਤਸੀ ਗੁਜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਬਾਲਕ ਨਾਥ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਦਿਲਬਾਗ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਪੀ.ਜੀ. ਸਪੋਰਟਸ ਇੰਡਸਟਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕੇ.ਐਲ. ਐਂਡ ਸੰਨਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੋਟਲ ਤਾਰਾ ਪੈਲੇਸ 120 ਫੁੱਟੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੈਂਦਰ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 59 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਪੂਰਥਲਾ ਰੋਡ ਅਤੇ ਨਗਰ ਨਿਗਮ ਦੀ ਪੂਰਵੀ ਹੱਦ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਪੂਰਵੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸਪੋਰਟਿੰਗ ਸਿੰਡੀਕੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਂਟ ਸੋਲਜਰ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਿਆਣਾ ਸ਼ੋਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਤਰੁਨ ਸੰਨਜ਼ ਕਾਰਪੋਰੇਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਰਾਜਾ ਟੈਲੀਕੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਘੁੰਮਣ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਕਜ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਫਿਰ ਕਪੂਰਥਲਾ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚਲਦੇ ਹੋਏ ਲੈਂਦਰ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੋਰੀ ਸ਼ੰਕਰ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਫਾਸਟ ਫੂਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿਤਾ ਡਿਪਾਰਟਮੈਂਟਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਂਟਰਲ ਬੈਂਕ ਆਫ ਇੰਡੀਆ (ਬਸਤੀ ਬਾਵਾ ਖੇਲ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਜਾਵੇ।

ਵਾਰਡ ਨੰ: 60

ਕਪੂਰਥਲਾ ਰੋਡ ਅਤੇ ਗਲੀ ਪੰਕਜ ਜਨਰਲ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਭਗਤ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਘੁੰਮਣ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਰਮਾ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਵਨ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜਾ ਟੈਲੀਕੋਮ (ਗੰਦਾ ਨਾਲ ਰੋਡ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 61 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਮੱਕੜ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦਾ ਨਾਲਾ ਤੋਂ ਹੁੰਦੇ ਹੋਏ ਗਲੀ ਪੀਜਾ ਰੋਬਰਟੋ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰਾ ਡਿਪਾਰਟਮੈਂਟਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਪਕ ਸਵੀਟਸ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਰੋਡ ਸ਼ਿਵ ਮੰਦਿਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤਰੁਨ ਸੰਨਸ ਕਾਰਪੋਰੇਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਿਆਣਾ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਂਟ ਸੋਲਡਰ ਵਰਿਆਣਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਟਾਊਨਸ਼ਿਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਪੋਰਟਿੰਗ ਸਿੰਡੀਕੇਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 62 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਕਪੂਰਥਲਾ ਰੋਡ ਅਤੇ ਰਾਜ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਜ ਨਗਰ ਰੋਡ ਨਾਲ ਚਲਦੇ ਹੋਏ ਗਲੀ ਚਰਨਜੀਤ ਮੈਟਰੈਸ ਕਵਰਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਪਕ ਸਵੀਟਸ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਹੀਦ ਬਾਬੂ ਲਾਭ ਸਿੰਘ ਨਗਰ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਲੈਂਡ ਮਾਡਲ ਸਕੂਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੱਕੜ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਰੋਡ ਅਤੇ ਨਹਿਰ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 63 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਹਿਰ ਵਾਲੀ ਰੋਡ ਅਤੇ ਕਪੂਰਥਲਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਮਨੀਸ਼ ਹੋਅਰ ਕਟਿੰਗ ਐਂਡ ਸਲੂਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੂਟ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਨਾਮੀਆਂ ਦਾ ਲਵੀ ਢਾਬਾ (ਮਕਸੂਦਾਂ ਰੋਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਨਾਲ ਚਲਦੇ ਹੋਏ ਕਬੀਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ. ਇੰਜੀਨੀਰਿੰਗ ਐਂਡ ਟੈਕਨੋਲੋਜੀ ਕਾਲਜ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਰਜੀਤ ਹਾਕੀ ਸਟੇਡੀਅਮ ਪਾਰ ਕਰਦੇ ਹੋਏ ਗੁਲਾਬ ਦੇਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਗਰਾ ਫਿੱਟਨੈਸ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਰਾਈਕਲੀਨਰ ਐਂਡ ਡਾਇਰਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡੀ.ਆਰ. ਪਾਵਰ ਇਲੈਕਟ੍ਰੋਨਿਕਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸੰਤਗੜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੀਲਡ ਬੀਟ ਡਾਂਸ ਐਕਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰ ਵਾਲੀ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 64

ਮਹਾਵੀਰ ਮਾਰਗ ਅਤੇ ਨਕੋਦਰ ਰੋਡ ਦੇ ਮਿਲਣ ਦੇ ਸਥਾਨ (ਨਕੋਦਰ ਚੌਕ) ਤੋਂ ਆਰੰਭ ਕਰਕੇ ਨਕੋਦਰ ਰੋਡ ਨਾਲ ਚਲਦੇ ਹੋਏ ਗਲੀ ਅਵਤਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 13 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਐਸ. ਸ਼ਾਹ ਵੀਡੀਓ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਰਸੀਆ ਸਪੋਰਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ: ਅਤੁਲ ਮਹਾਜਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸਤੀ ਸ਼ੇਖ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਨਵੀਂ ਮੇਕਓਵਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸਟਲ ਕਾਰ ਬਾਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਨਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝੰਡੀਆ ਵਾਲਾ ਪੀਰ ਚੌਕ ਪਾਰ ਕਰਦੇ ਹੋਏ ਬਸਤੀ ਮਿੱਠੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਹਾਜਨ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰ ਸੰਗਮ ਮਿਊਜ਼ਿਕ ਅਕੈਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸਟ ਦੋਆਬ ਡਵੀਜਨ ਏ, ਬੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਕਪੂਰਥਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ

ਹੋਏ ਮਹਾਵੀਰ ਮਾਰਗ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 65 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਹਾਵੀਰ ਮਾਰਗ ਅਤੇ ਆਦਰਸ਼ ਨਗਰ ਰੋਡ ਦੇ ਮਿਲਣ ਦੇ ਸਥਾਨ (ਚਿੱਕ-ਚਿੱਕ ਚੌਕ) ਤੋਂ ਆਰੰਭ ਕਰਕੇ ਆਦਰਸ਼ ਨਗਰ ਰੋਡ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸਤੀ ਅੱਡਾ ਚੌਕ ਤੀਕ, ਫਿਰ ਉਕਤ ਚੌਕ ਅਤੇ ਪੁਰਾਣੀ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ਬਵੇਜਾ ਮੋਟਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬ੍ਰਾਂਡਰਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਵਲ ਹਸਪਤਾਲ ਦੀ ਚਾਰ ਦੀਵਾਰੀ ਨਾਲ ਚਲਦੇ ਹੋਏ ਗਲੀ ਸਕਸੈਸ ਪੁਆਇੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਕੋਦਰ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਮਹਾਵੀਰ ਮਾਰਗ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 66

ਗਲੀ ਨਾਗਰਾ ਫਿੱਟਨੈਸ ਸੈਂਟਰ ਅਤੇ ਗੁਲਾਬ ਦੇਵੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਲਾਬ ਦੇਵੀ ਰੋਡ ਨਾਲ ਚਲਦੇ ਹੋਏ ਮਹਾਵੀਰ ਮਾਰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਸ਼ਾਨਘਾਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਗਵਰਾਲ ਟੈਲੀਕੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਕਪੂਰਥਲਾ ਚੌਕ ਨੂੰ ਜਾਣ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਆਦਰਸ਼ ਨਗਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਵੀਰ ਮਾਰਗ (ਚਿੱਕ-ਚਿੱਕ ਚੌਕ ਤੀਕ), ਫਿਰ ਉਕਤ ਮਹਾਵੀਰ ਮਾਰਗ ਨਾਲ ਚਲਦੇ ਹੋਏ ਕਪੂਰਥਲਾ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੋਂ ਹੁੰਦੇ ਹੋਏ ਗਲੀ ਫੁਲਕਾਰੀ ਪੈਲੇਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸੰਤਗੜ੍ਹ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਆਰ. ਪਾਵਰ ਇਲੈਕਟ੍ਰੋਨਿਕਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਰਾਈਕਲੀਨਰ ਐਂਡ ਡਾਇਅਰਜ਼ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਗਰਾ ਫਿੱਟਨੈਸ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 67 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਸਬਜੀ ਮੰਡੀ ਚੌਕ ਤੋਂ ਆਰੰਭ ਕਰਕੇ ਕਪੂਰਥਲਾ ਚੌਕ ਨੂੰ ਜਾਣ ਵਾਲੀ ਸੜਕ ਨਾਲ ਚਲਦੇ ਹੋਏ ਗਲੀ ਅਗਰਵਾਲ ਟੈਲੀਕੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਲੀ ਕੇਬਲ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸਮਸ਼ਾਨ ਘਾਟ ਤੀਕ, ਫਿਰ ਉਕਤ ਨਾਲ ਚਲਦੇ ਹੋਏ ਕੋਲੇ ਟਾਲ ਵਾਲੀ ਗਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ 166 ਹਰਨਾਮਦਾਸਪੁਰਾ ਤੀਕ, ਫਿਰ ਉਕਤ ਨਾਲ ਚਲਦੇ ਹੋਏ 85 ਬੰਦਾ ਬਹਾਦਰ ਨਗਰ ਤੀਕ, ਫਿਰ ਉਕਤ ਨਾਲ ਚਲਦੇ ਹੋਏ ਪੰਥ ਡੇਅਰੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਲਾਬ ਦੇਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਰਜੀਤ ਹਾਕੀ ਸਟੇਡੀਅਮ ਪਾਰ ਕਰਦੇ ਹੋਏ ਡੀ.ਏ.ਵੀ. ਇੰਜੀਨੀਅਰਿੰਗ ਐਂਡ ਟੈਕਨੋਲੋਜੀ ਕਾਲਜ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਹਾਤਮਾ ਹੰਸ ਰਾਜ ਮਾਰਗ ਤੀਕ, ਫਿਰ ਉਕਤ ਨਾਲ ਚਲਦੇ ਹੋਏ ਬੀ.ਐਸ.ਐਫ. ਕਲੋਨੀ ਕੋਅਪਰੇਟਿਵ ਸੋਸਾਇਟੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸਰਕਾਰੀ ਸਕੂਲ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਕਾਨ ਨੰ: 74 ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਕਾਨ ਨੰ: 64 ਤੋਂ 134 ਤੀਕ, ਫਿਰ ਉਕਤ ਨਾਲ ਚਲਦੇ ਹੋਏ ਗੁਰਦੁਆਰਾ ਬੀ.ਐਸ.ਐਫ. ਕਲੋਨੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਕਾਨ ਨੰ: 186 ਤੀਕ, ਫਿਰ ਉਕਤ ਨਾਲ ਚਲਦੇ ਹੋਏ ਮੇਨ ਜੀ.ਟੀ. ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਵਕਰਸ਼ਾਪ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗੋਪਾਲ ਨਗਰ ਖਾਲਸਾ ਡੇਅਰੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਆਸ਼ਾ ਬਿਊਟੀ ਪਾਰਲਰ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਕਾਨ ਨੰ: ਐਨ.ਐਨ-249 ਤੋਂ ਮਕਾਨ ਨੰ: ਐਨ.ਐਨ-240 ਤੋਂ ਚੱਲਦੇ ਹੋਏ ਪਰੁਥੀਆਂ ਵਾਲੀ ਗਲੀ ਤੀਕ, ਫਿਰ ਉਕਤ ਨਾਲ ਚਲਦੇ ਹੋਏ ਪੀਲੀ ਕੋਠੀ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸਾਂਈ ਦਾਸ ਸਕੂਲ (ਸਰਕੂਲਰ ਰੋਡ) ਤੀਕ, ਫਿਰ ਉਕਤ ਨਾਲ ਚਲਦੇ ਹੋਏ ਪਟੇਲ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਚੌਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 68 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮਹਾਤਮਾ ਹੰਸਰਾਜ ਮਾਰਗ ਅਤੇ ਕਪੂਰਥਲਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ

ਚਲਦੇ ਹੋਏ ਲਿਓਂ ਦਰਬਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਬੇਦਕਰ ਟਾਵਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਯਪ ਰਿਸ਼ੀ ਚੌਕ ਪਾਰ ਕਰਦੇ ਹੋਏ ਗਲੀ ਪੀਲੀ ਕੋਠੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣੀ ਜੀ.ਟੀ. ਰੋਡ ਮਹਾਤਮਾ ਹੰਸ ਰਾਜ ਮਾਰਗ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵਰਕਸ਼ਾਪ ਚੌਕ ਪਾਰ ਕਰਦੇ ਹੋਏ ਬੀ.ਐਸ.ਐਫ. ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 186 ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ: 74 ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਟਲ ਹਰਮਨ ਗੈਸਟ ਹਾਊਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਾਤਮਾ ਹੰਸਰਾਜ ਮਾਰਗ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 69 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅੰਬੇਦਕਰ ਟਾਵਰ ਅਤੇ ਗਲੀ ਲਿਓਂ ਦਰਬਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਅੰਮ੍ਰਿਤਸਰ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸੋਡਲ ਫਾਟਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰੀਨ ਹਸਪਤਾਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਦਨ ਨਗਰ ਪਾਰਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਰਮਾ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਚਿੰਤਪੂਰਨੀ ਮਾਤਾ ਮੰਦਿਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਿੰਪੀ ਇਮੀਗ੍ਰੇਸ਼ਨ (ਸਰਕੂਲਰ ਰੋਡ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਮਸੰਗ ਸਮਾਰਟ ਪਲਾਜ਼ਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਂਈ ਦਾਸ ਸਕੂਲ ਦੇ ਨਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਸ਼ਯਪ ਰਿਸ਼ੀ ਚੌਕ ਪਾਰ ਕਰਦੇ ਹੋਏ ਗਲੀ ਅੰਬੇਦਕਰ ਟਾਵਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 70

ਪੁਰਾਣੀ ਜੀ.ਟੀ. ਰੋਡ ਅਤੇ ਸਰਕੂਲਰ ਰੋਡ (ਪਟੇਲ ਚੌਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਸੈਮਸੰਗ ਸਮਾਰਟ ਪਲਾਜ਼ਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਈ ਦੀ ਹੱਟੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਜਰਾਂ ਵਾਲਾ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਗੂ ਚੌਕ ਪਾਰ ਕਰਦੇ ਹੋਏ ਸਾਹਮਣੇ ਗਲੀ ਬਿੱਲਾ ਕੁਲਫੀ ਕਾਰਨਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟਿੱਕੀਆਂ ਵਾਲਾ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਬ੍ਰਾਂਡਰਬ ਰੋਡ ਤੀਕ, ਫਿਰ ਉਕਤ ਨਾਲ ਚਲਦੇ ਹੋਏ ਗਲੀ ਬਵੇਜਾ ਮੋਟਰ ਨੂੰ ਜਾਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 71 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੇਠ ਹੁਕਮ ਚੰਦ ਰੋਡ ਅਤੇ ਰੇਲਵੇ ਲਾਈਨ (ਸੋਡਲ ਫਾਟਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਅੱਡਾ ਟਾਂਡਾ ਫਾਟਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੱਡਾ ਟਾਂਡਾ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੱਡਾ ਹੁਸ਼ਿਆਰਪੁਰ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਸ਼ਨੋ ਦੇਵੀ ਮੰਦਿਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਈ ਹੀਰਾ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭੈਰੋ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਜਰਾਂ ਵਾਲਾ ਸਵੀਟਸ ਸ਼ਾਪ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਈ ਦੀ ਹੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਮਸੰਗ ਪਲਾਜ਼ਾ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼੍ਰੀ ਚਿੰਤਪੂਰਨੀ ਮਾਤਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਰਮਾ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਦਨ ਨਗਰ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਡਲ ਫਾਟਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 72

ਰੇਲਵੇ ਲਾਈਨ ਅਤੇ ਦੇਵੀ ਸਹਾਈ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ (ਸੋਡਲ ਫਾਟਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੇਵੀ ਸਹਾਈ ਰੋਡ ਨਾਲ ਚਲਦੇ ਹੋਏ ਬਾਪੂ ਦੀ ਪਤੰਗ ਅਤੇ ਗਿਫਟ ਸੈਂਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਨ ਮੈਕਸ ਸੋਲਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਕ੍ਰਿਪਾ ਵੈਜੀਟੇਰੀਅਨ ਫੂਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੋਆਬਾ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਸ਼ਨਪੁਰਾ ਰੋਡ ਨਾਲ ਚਲਦੇ ਹੋਏ ਇਕਹਰੀ ਪੁੱਲੀ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸੋਡਲ ਫਾਟਕ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 73 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਿਸ਼ਨਪੁਰਾ ਰੋਡ ਅਤੇ ਹੁਸ਼ਿਆਰਪੁਰ ਰੋਡ (ਕਿਸ਼ਨਪੁਰਾ ਚੌਕ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਨਾਲ ਚਲਦੇ ਹੋਏ ਮੈਟਰੋ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਰਟ ਇੰਟਰਨੈਸ਼ਨਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਿਲ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਰਨ ਐਂਡ ਪਲੇ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਮਾ ਬੁੱਕ ਡਿਪੂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲੀ ਸੜਕ ਗੁਰੂ ਰਵਿਦਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਿਸ਼ਨਪੁਰਾ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 74 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਾਈਪਾਸ ਅੰਮ੍ਰਿਤਸਰ ਰੋਡ ਅਤੇ ਕਾਲੀ ਸੜਕ ਗੁਰੂ ਰਵਿਦਾਸ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਰਮਾ ਬੁੱਕ ਡਿਪੋ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਰਨ ਐਂਡ ਪਲੇ ਕਲਾਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਨਿਲ ਕਰਿਆਣਾ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਰਟ ਇੰਟਰਨੈਸ਼ਨਲ ਸਕੂਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੈਟਰੋ ਹਸਪਤਾਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰੀਨ ਲੈਂਗੂਏਜ ਵਰਲਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੋਮਿਓਪੈਥਿਕ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਕੇ. ਕਲਾਬ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਿੰਸ ਇੰਜੀਨੀਰਿੰਗ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਰੋਡ (ਲੰਮਾ ਪਿੰਡ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਅੰਮ੍ਰਿਤਸਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 75 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰਦੁਆਰਾ ਸਿੰਘ ਸਭਾ ਅਤੇ ਅੰਮ੍ਰਿਤਸਰ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਬਾਈਪਾਸ ਰੋਡ ਨਾਲ ਚਲਦੇ ਹੋਏ ਲੰਮਾ ਪਿੰਡ ਚੌਕ ਤੀਕ, ਫਿਰ ਉਕਤ ਰੋਡ ਅਤੇ ਚੌਕ ਨਾਲ ਚਲਦੇ ਹੋਏ ਕਿਸ਼ਨਪੁਰਾ ਚੌਕ ਨੂੰ ਜਾਣ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਿੰਮਨੇਸਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਲਿਸ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਠਾਨੀਆ ਮੈਡੀਕਲ ਹਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੈਪੀ ਸਮਰਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 76

ਪਠਾਨਕੋਟ ਰੋਡ ਅਤੇ ਅੰਮ੍ਰਿਤਸਰ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ (ਚੇਰੂ ਪਿੰਡ) ਤੋਂ ਆਰੰਭ ਕਰਕੇ ਅੰਮ੍ਰਿਤਸਰ ਬਾਈਪਾਸ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਸਾਹਿਬ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੈਪੀ ਸਮਰਾ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਠਾਨੀਆ ਮੈਡੀਕਲ ਹਾਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਿਸ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੁਸ਼ਿਆਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਸ਼ਨਪੁਰਾ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਦੋਆਬਾ ਚੌਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਠਾਨਕੋਟ ਰੋਡ (ਚੇਰੂ ਚੌਕ) ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 77 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਲੀ ਮਾਤਾ ਮੰਦਿਰ ਰੋਡ ਅਤੇ ਗਲੀ ਲਕਸ਼ਮੀ ਆਯੂਰਵੈਦਿਕ ਕਲੀਨਿਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਯੂਰਵੈਦਿਕ ਕਲੀਨਿਕ ਨਾਲ ਚਲਦੇ ਹੋਏ ਗਲੀ ਪ੍ਰੀਤ ਬੇਕਰੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰ.ਪੀ. ਮੇਮੋਰੀਅਲ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਹਿਦੇਵ ਆਟੋ ਇੰਡਸਟਰੀ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਗੋਬਿੰਦ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਡਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੋਆਬਾ ਚੌਕ ਰੋਡ ਤੀਕ, ਫਿਰ ਉਕਤ ਚੌਕ ਅਤੇ ਦੇਵੀ ਤਲਾਬ ਮੰਦਿਰ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਕ੍ਰਿਪਾ ਵੈਜੀਟੇਰੀਅਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਈ.ਸੀ.ਆਈ. ਕਾਰਬਨ

ਅਤੇ ਡਵੀਜ਼ਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਨ ਮੇਕਸ ਸਲੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬੂ ਦੀ ਪਤੰਗ ਗਿਫਟ ਸੈਂਟਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਡਲ ਰੋਡ ਨੂੰ ਪਾਰ ਕਰਦੇ ਹੋਏ ਕਾਲੀ ਮਾਤਾ ਮੰਦਿਰ ਰੋਡ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 78 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਅਡਵਾਂਸ ਸਕੈਨਿੰਗ ਸੈਂਟਰ ਅਤੇ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਨਾਲ ਚਲਦੇ ਹੋਏ ਪਠਾਨਕੋਟ ਚੌਕ ਤੀਕ, ਫਿਰ ਉਕਤ ਨਾਲ ਚਲਦੇ ਹੋਏ ਦੋਆਬਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚਲਦੇ ਹੋਏ ਸੋਡਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੋਟਲ ਡੇਅਜ ਇੰਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਗੋਬਿੰਦ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਹਿਦੇਵ ਆਟੋ ਇੰਡਸਟਰੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਬੀ.ਆਈ. ਏ.ਟੀ.ਐਮ. ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਡਵਾਂਸ ਸਕੈਨਿੰਗ ਸੈਂਟਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 79 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਸਲ ਮੈਜਿਕ ਜਿੰਮ ਅਤੇ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਡਵਾਂਸ ਸਕੈਨਿੰਗ ਸੈਂਟਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਸ.ਬੀ.ਆਈ. ਏ.ਟੀ.ਐਮ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰੀਮ ਮਾਰਸ਼ੀਅਲ ਆਰਟ ਅਕੈਡਮੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੀਤ ਬੈਕਰੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਕਸ਼ਮੀ ਆਯੁਰਵੈਦਿਕ ਕਲੀਨਿਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਸਿਮਰਨ ਮੈਡੀਕੋਜ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਾਦਾ ਕਲੋਨੀ ਪਾਰਕ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਏਕਮ ਇਲੈਕਟ੍ਰੋਨਿਕਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਆਰ.ਐਸ. ਕਰਿਆਣਾ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੋਹਿਤ ਪੇ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਸਲ ਮੈਜਿਕ ਜਿੰਮ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 80 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਰੇਲਵੇ ਲਾਈਨ ਅਤੇ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਹਿਰ ਨਾਲ ਚਲਦੇ ਹੋਏ ਓਂਕਾਰ ਸੰਧੂ ਟਰਾਂਸਪੋਰਟ ਕੰਪਨੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇ.ਐਸ.ਕੇ. ਰੋਡ ਲਾਈਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਏਕਮ ਇਲੈਕਟ੍ਰੋਨਿਕਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਾਦਾ ਕਲੋਨੀ ਪਾਰਕ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਸਿਮਰਨ ਮੈਡੀਕੋਜ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਡਲ ਰੋਡ ਪਾਰ ਕਰਦੇ ਹੋਏ ਸੋਡਲ ਫਾਟਕ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਹਿਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 81 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਲਵਲੀ ਵੈਡਿੰਗ ਪਲੈਨਰ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਰੇਲਵੇ ਲਾਈਨ ਨਾਲ ਚਲਦੇ ਹੋਏ ਕਪੂਰਥਲਾ ਰੇਲਵੇ ਲਾਈਨ ਤੀਕ, ਫਿਰ ਉਕਤ ਨਾਲ ਚਲਦੇ ਹੋਏ ਮਹਾਤਮਾ ਹੰਸ ਰਾਜ ਮਾਰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰ ਪਾਰ ਕਰਦੇ ਹੋਏ ਲਵਲੀ ਵੈਡਿੰਗ ਪਲੈਨਰ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 82

ਰੇਲਵੇ ਲਾਈਨ ਅਤੇ ਗਲੀ ਲੱਕੀ ਨਾਗਰਾ ਮਿਊਜ਼ਿਕ ਸੈਂਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲੱਕੀ ਨਾਗਰਾ ਮਿਊਜ਼ਿਕ ਸੈਂਟਰ ਨਾਲ ਚਲਦੇ ਹੋਏ ਗਲੀ ਚਾਵਲਾ ਸਨੈਕਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਂਡੇ ਕਰਿਆਣਾ ਸ਼ਾਪ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਗਮ ਡੇਲੀ ਨੀਡਸ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੱਟ ਬਿਲਡਿੰਗ ਮਟੀਰਿਅਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਲਹੋਤਰਾ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇ.ਐਸ. ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਐਸ. ਇਲੈਕਟ੍ਰੀਕਲ ਤੀਕ, ਫਿਰ ਉਕਤ ਰੋਡ

ਨਾਲ ਚਲਦੇ ਹੋਏ ਪਰਮ ਇੰਟਰਨੈਸ਼ਨਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਸੂਦਾਂ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਜ ਫਿੱਟਨੈਸ ਯੂਨੀਸੈਕਸ ਜਿੰਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਮੋਤੀ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿੱਟੀ ਪਬਲਿਕ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਬਾਲਾ ਜੀ ਮੰਦਿਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਅੰਮ੍ਰਿਤਸਰ ਬਾਈਪਾਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਨਥਮ ਸਪੋਰਟਸ ਪ੍ਰਾਈਵੇਟ ਲਿਮਟਿਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਵਰਲਡ ਸੋਸਾਇਟੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚਲਦੇ ਹੋਏ ਗਲੀ ਲਵਲੀ ਵੈਡਿੰਗ ਪਲੈਨਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਤਮਾ ਹੰਸ ਰਾਜ ਮਾਰਗ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਤਨਾਮੀਆਂ ਦੇ ਢਾਬੇ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਰੂਟ ਮੰਡੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਨਜਨਾ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਨੀਸ਼ ਹੋਅਰ ਕਟਿੰਗ ਸਲੂਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 83 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਮਕਸੂਦਾਂ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਰਮ ਇੰਟਰਨੈਸ਼ਨਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੀ.ਐਸ. ਇਲੈਕਟ੍ਰੀਕਲਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇ.ਐਸ. ਜਨਰਲ ਸਟੋਰ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਲਹੋਤਰਾ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੱਟ ਬਿਲਡਿੰਗ ਮਟੀਰਿਅਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਗਮ ਡੇਲੀ ਨੀਡਜ਼ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਂਡੇ ਕਰਿਆਣਾ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲੱਕੀ ਨਾਗਰਾ ਮਿਊਜ਼ਿਕ ਸੈਂਟਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਪੂਰਥਲਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 84 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਜੀ.ਟੀ. ਰੋਡ ਬਾਈਪਾਸ ਨਾਲ ਚਲਦੇ ਹੋਏ ਗਲੀ ਪ੍ਰੀਤਮ ਸਟੀਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਪਾਰ ਕਰਦੇ ਹੋਏ ਰੇਲਵੇ ਲਾਈਨ ਅੰਮ੍ਰਿਤਸਰ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਮਕਸੂਦਾਂ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਪਾਰ ਕਰਦੇ ਹੋਏ ਸਾਹਮਣੇ ਸੀ.ਟੀ. ਪਬਲਿਕ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਮੋਤੀ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈਜ ਫਿੱਟਨੈਸ ਜਿੰਮ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਸੂਦਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰ: 85 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਨਿਗਮ ਦੀ ਉੱਤਰੀ ਹੱਦ ਅਤੇ ਪਾਰਕ ਨੰ: 2 ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਪਾਰਕ ਨੰ: 2 ਨਾਲ ਚਲਦੇ ਹੋਏ ਗਲੀ ਬਲਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਮੋਬਾਇਲ ਪੁਆਇੰਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਨੀ ਮੋਬਾਇਲ ਹੱਬ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਇਨ ਤਾਰਾ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵੀਨਸ ਵੈਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਿਅਾ ਗਿਫਟ ਸੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਲਸਾ ਆਟਾ ਚੌਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਜੇ. ਅਕੈਡਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੂਨ ਚਾਇਲਡ ਪਲੇਵੇ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੈਟ ਸ਼ੋਪ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਦੀ ਕੇਅਰ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਵਾਮੀ ਮੋਹਨ ਦਾਸ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਲਿਆਣੀ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਧੂ ਫਿਟਨੈਸ ਪੁਆਇੰਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਕਾਰ ਇੰਡਸਟ੍ਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅੰਮ੍ਰਿਤਸਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਸੂਦਾਂ ਬਾਈਪਾਸ ਚੌਕ ਤੀਕ, ਫਿਰ ਉਕਤ ਰੋਡ ਨਾਲ

ਚਲਦੇ ਹੋਏ ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਅੰਮ੍ਰਿਤਸਰ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਨਗਰ ਨਿਗਮ ਦੀ ਉਤਰੀ ਹੱਦ ਤੀਕ ਅਰਥਾਤ ਜਿੱਥੇ ਆਰੰਭ ਕੀਤਾ ਸੀ।

ਚੰਡੀਗੜ੍ਹ
ਮਿਤੀ 9 ਜੂਨ, 2023

ਅਜੋਏ ਸ਼ਰਮਾ, ਆਈ.ਏ.ਐਸ.
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ

2856/6-2023/Pb. Govt. Press, S.A.S. Nagar